

*Waheguru Ji Ka Khalsa,
Waheguru Ji Ki Fateh*

Today's Hukamnama

Wednesday 28-01-2026

ਸਲੋਕੁ ਮਃ ੩ ॥

ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥
ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥
ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥
ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥

ਮਃ ੩ ॥

ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥
ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥
ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥
ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥
ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥
ਸਬਦੇ ਹੀ ਨਾਉ ਉਪਜੈ ਸਬਦੇ ਮੇਲਿ ਮਿਲਾਇਆ ॥
ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥
ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥

ਪਉੜੀ ॥

ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥
ਤਿਸੁ ਰੂਪੁ ਨ ਰੇਖ ਅਦਿਸਟੁ ਕਹੁ ਜਨ ਕਿਉ ਧਿਆਈਐ ॥
ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥
ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥
ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥

ਅੰਗ ੬੪੩

TRANSLATION

Salok Mehlaa 3

The love of Maya is enticing; without teeth, it has eaten up the world.
The self-willed manmukhs are eaten away, while the Gurmukhs are saved;
they focus their consciousness on the True Name.
Without the Name, the world wanders around insane; the Gurmukhs come to see this.
Involved in worldly affairs, he wastes his life in vain;
the peace-giving Lord does not come to abide in his mind.
O Nanak, they alone obtain the Name, who have such pre-ordained destiny. ||1||

Mehlaa 3

The home within is filled with Ambrosial Nectar, but the self-willed manmukh does not get to taste it.
He is like the deer, who does not recognize its own musk-scent; it wanders around, deluded by doubt.
The manmukh forsakes the Ambrosial Nectar, and instead gathers poison; the Creator Himself has fooled him.
How rare are the Gurmukhs, who obtain this understanding; they behold the Lord God within themselves.
Their minds and bodies are cooled and soothed, and their tongues enjoy the sublime taste of the Lord.
Through the Word of the Shabad, the Name wells up; through the Shabad, we are united in the Lord's Union.
Without the Shabad, the whole world is insane, and it loses its life in vain.
The Shabad alone is Ambrosial Nectar; O Nanak, the Gurmukhs obtain it. ||2||

Pauree:

The Lord God is inaccessible; tell me, how can we find Him?

He has no form or feature, and He cannot be seen; tell me,
how can we meditate on Him?

The Lord is formless, immaculate and inaccessible;
which of His Virtues should we speak of and sing?

They alone walk on the Lord's Path, whom the Lord Himself instructs.

The Perfect Guru has revealed Him to me; serving the Guru, He is found. ||4||

ANG 643